

ਭੈਰਉ ਮਹਲਾ ੫ ॥

Bhairao, Fifth Mehl:

ਸਭ ਤੇ ਉਚ ਜਾ ਕਾ ਦਰਬਾਰੁ ॥

His Regal Court is the highest of all.

ਸਦਾ ਸਦਾ ਤਾ ਕਉ ਜੋਹਾਰੁ ॥

I humbly bow to Him, forever and ever.

ਉਚੇ ਤੇ ਉਚਾ ਜਾ ਕਾ ਥਾਨੁ ॥

His place is the highest of the high.

ਕੋਟਿ ਅਘਾ ਮਿਟਹਿ ਹਰਿ ਨਾਮੁ ॥੧॥

Millions of sins are erased by the Name of the Lord. ||1||

ਤਿਸੁ ਸਰਣਾਈ ਸਦਾ ਸੁਖੁ ਹੋਇ ॥

In His Sanctuary, we find eternal peace.

ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥

He Mercifully unites us with Himself. ||1||Pause||

ਜਾ ਕੇ ਕਰਤਬ ਲਖੇ ਨ ਜਾਹਿ ॥

His wondrous actions cannot even be described.

ਜਾ ਕਾ ਭਰਵਾਸਾ ਸਭ ਘਟ ਮਾਹਿ ॥

All hearts rest their faith and hope in Him.

ਪ੍ਰਗਟ ਭਇਆ ਸਾਧੂ ਕੈ ਸੰਗਿ ॥

He is manifest in the Saadh Sangat, the Company of the Holy.

ਭਗਤ ਅਰਾਧਹਿ ਅਨਦਿਨੁ ਰੰਗਿ ॥੨॥

The devotees lovingly worship and adore Him night and day. ||2||

ਦੇਦੇ ਤੋਟਿ ਨਹੀ ਭੰਡਾਰੁ ॥

He gives, but His treasures are never exhausted.

ਖਿਨ ਮਹਿ ਥਾਪਿ ਉਥਾਪਨਹਾਰੁ ॥

In an instant, He establishes and disestablishes.

ਜਾ ਕਾ ਹੁਕਮੁ ਨ ਮੇਟੈ ਕੋਇ ॥

No one can erase the Hukam of His Command.

ਸਿਰਿ ਪਾਤਿਸਾਹਾ ਸਾਚਾ ਸੋਇ ॥੩॥

The True Lord is above the heads of kings. ||3||

ਜਿਸ ਕੀ ਓਟ ਤਿਸੈ ਕੀ ਆਸਾ ॥

He is my Anchor and Support; I place my hopes in Him.

ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥

I place my pain and pleasure before Him.

ਰਾਖਿ ਲੀਨੋ ਸਭੁ ਜਨ ਕਾ ਪੜਦਾ ॥

He covers the faults of His humble servant.

ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥

Nanak sings His Praises. ||4||19||32||